

ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਚਾਰਿ ਮੁਕਤਿ  
 ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥ ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ  
 ਕੀਰਤਿ ਮਾਥੈ ਛਤ੍ਰੁ ਧਰਿਓ ॥੧॥ ਰਾਜਾ ਰਾਮ ਜਪਤ ਕੇ ਕੇ ਨ ਤਰਿਓ ॥ ਗੁਰ ਉਪਦੇਸਿ ਸਾਧ ਕੀ  
 ਸੰਗਤਿ ਭਗਤੁ ਭਗਤੁ ਤਾ ਕੇ ਨਾਮੁ ਪਰਿਓ ॥੧॥ ਰਹਾਉ ॥ ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ  
 ਪ੍ਰਤਾਪੁ ਜਮੁ ਡਰਿਓ ॥ ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥ ੨ ॥  
 ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥ ਨਉ ਨਿਧਿ ਠਾਕੁਰਿ ਦਈਸੁਦਾਮੈ  
 ਧੂਅ ਅਟਲੁ ਅਜਹੂ ਨ ਟਰਿਓ ॥ ੩ ॥ ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ  
 ਧਰਿਓ ॥ ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੇ ॥੧॥ {ਪੰਨਾ 1105}

ਪਦਅਰਥ:- ਚਾਰਿ ਮੁਕਤਿ—ਚਾਰ ਕਿਸਮ ਦੀਆਂ ਮੁਕਤੀਆਂ (ਸਾਲੋਕਜ, ਸਾਮੀਪਜ, ਸਾਰੂਪਜ ਅਤੇ ਸਾਯੁਜਜ।  
 ਸਾਲੋਕਜ—ਆਪਣੇ ਇਸ਼ਟ ਨਾਲ ਇੱਕੋ ਹੀ ਲੋਕ ਦੇਸ ਵਿਚ ਵੱਸਣਾ। ਸਾਮੀਪਜ—ਇਸ਼ਟ ਦੇ ਸਮੀਪ ਨੇੜੇ ਹੋ  
 ਜਾਣਾ। ਸਾਰੂਪਜ—ਇਸ਼ਟ ਦੇ ਨਾਲ ਇਕ-ਰੂਪ ਹੋ ਜਾਣਾ। ਸਾਯੁਜਜ—ਆਪਣੇ ਇਸ਼ਟ ਦੇ ਨਾਲ ਜੁੜ ਜਾਣਾ, ਉਸ  
 ਵਿਚ ਲੀਨ ਹੋ ਜਾਣਾ। ਚਾਰੈ—ਇਹ ਚਾਰੇ ਹੀ ਮੁਕਤੀਆਂ। ਸਿਧਿ ਮਿਲ ਕੈ—(ਚਾਰ ਮੁਕਤੀਆਂ ਅਠਾਰਾਂ) ਸਿੱਧੀਆਂ  
 ਨਾਲ ਮਿਲ ਕੇ। ਦੂਲਹ ਕੀ—ਖਸਮ ਦੀ। ਜਾਨਿਓ—ਉੱਘਾ ਹੋ ਗਿਆ ਹੈ। ਜਸੁ—ਸੋਭਾ।1।

ਕੇ ਕੇ ਨ—ਕੌਣ ਨਹੀਂ? ਉਪਦੇਸਿ—ਉਪਦੇਸ਼ ਦੀ ਰਾਹੀਂ।1। ਰਹਾਉ।

ਦੇਖਿ ਪ੍ਰਤਾਪੁ—(ਭਗਤ ਦਾ) ਪਰਤਾਪ ਵੇਖ ਕੇ। ਹਿਰਿਓ—ਦੂਰ ਹੋ ਜਾਂਦਾ ਹੈ।2।

ਅੰਬਰੀਕ—ਸੂਰਜ ਬੰਸੀ ਇਕ ਰਾਜਾ; ਪ੍ਰਭੂ ਦਾ ਭਗਤ ਸੀ। ਦੁਰਬਾਸਾ ਰਿਸ਼ੀ ਇਕ ਵਾਰ ਇਸ ਦੇ ਪਾਸ ਆਇਆ,  
 ਤਦੋਂ ਰਾਜੇ ਨੇ ਵਰਤ ਰੱਖਿਆ ਹੋਇਆ ਸੀ, ਰਿਸ਼ੀ ਦੀ ਸੇਵਾ ਚੰਗੀ ਤਰ੍ਹਾਂ ਨਾ ਕਰ ਸਕਿਆ। ਦੁਰਬਾਸਾ ਸਰਾਪ ਦੇਣ  
 ਲੱਗਾ। ਵਿਸ਼ਨੂ ਨੇ ਆਪਣੇ ਭਗਤ ਦੀ ਰੱਖਿਆ ਲਈ ਆਪਣਾ ਸੁਦਰਸ਼ਨ ਚੱਕਰ ਛੱਡਿਆ; ਰਿਸ਼ੀ ਜਾਨ ਬਚਾਉਣ  
 ਲਈ ਨੱਠਾ, ਪਰ ਕੋਈ ਉਸ ਦੀ ਸਹਾਇਤਾ ਨਾ ਕਰ ਸਕਿਆ, ਆਖਿਰ ਅੰਬਰੀਕ ਨੇ ਹੀ ਬਚਾਇਆ। ਅਧਿਕ—  
 ਵੱਡਾ। ਠਾਕੁਰਿ—ਠਾਕੁਰ ਨੇ।3।

ਭਗਤ ਹੇਤਿ—ਭਗਤ ਦੀ ਖ਼ਾਤਰ। ਦੇਹ ਧਰਿਓ—ਸਰੀਰ ਧਾਰਿਆ। ਬਸਿ—ਵੱਸ ਵਿਚ। ਕੇਸਵ—ਲੰਮੇ ਕੇਸਾਂ  
 ਵਾਲਾ। ਬਲਿ—ਇਕ ਭਗਤ ਰਾਜਾ ਸੀ; ਇਸ ਨੂੰ ਛਲਣ ਲਈ ਵਿਸ਼ਨੂ ਨੇ ਵਾਮਨ ਅਵਤਾਰ ਧਾਰਿਆ। ਵਾਮਨ-  
 ਰੂਪ ਵਿਚ ਆ ਕੇ ਰਾਜੇ ਪਾਸੋਂ ਢਾਈ ਕਰੂ ਥਾਂ ਮੰਗਿਆ, ਕੁਟੀਆ ਬਣਾਣ ਲਈ। ਪਰ ਮਿਣਨ ਲੱਗਿਆਂ ਦੋ ਕਰੂਆਂ  
 ਨਾਲ ਸਾਰੀ ਧਰਤੀ ਹੀ ਮਿਣ ਲਈ ਅਤੇ ਅੱਧੇ ਕਰੂ ਨਾਲ ਰਾਜੇ ਦਾ ਆਪਣਾ ਸਰੀਰ। ਰਾਜੇ ਨੂੰ ਪਤਾਲ ਜਾ  
 ਅਪੜਾਇਆ। ਜਾਣ ਲੱਗਾ ਤਾਂ ਰਾਜੇ ਆਖਿਆ ਕਿ ਕੁਟੀਆ ਬਣਾਣ ਦਾ ਬਚਨ ਹੁਣ ਪਾਲੋ। ਸੋ, ਹੁਣ ਤਕ ਉਸ ਦੇ  
 ਬੂਹੇ ਅੱਗੇ ਕੁਟੀਆ ਪਾਈ ਬੈਠਾ ਹੈ।4।

ਨੋਟ:- ਇਸ ਸ਼ਬਦ ਵਿਚ ਨਾਮਦੇਵ ਜੀ ਬੰਦਗੀ ਕਰਨ ਵਾਲੇ ਦੀ ਵਡਿਆਈ ਬਿਆਨ ਕਰਦੇ ਹਨ। ‘ਰਹਾਉ’ ਦੀ  
 ਤੁਕ ਵਿਚ ਇਹੀ ਕੇਂਦਰੀ ਖ਼ਿਆਲ ਹੈ। ਨਾਮਦੇਵ ਜੀ ਹਿੰਦੂ ਜਾਤੀ ਵਿਚ ਜੰਮੇ-ਪਲੇ ਸਨ; ਹਿੰਦੂਆਂ ਵਿਚ ਇਕ ਪ੍ਰਭੂ  
 ਦੀ ਭਗਤੀ ਦਾ ਪਰਚਾਰ ਕਰਨ ਲੱਗਿਆਂ ਪਰਚਾਰ ਦਾ ਪ੍ਰਭਾਵ ਪਾਣ ਲਈ ਉਹਨਾਂ ਹਿੰਦੂ ਭਗਤਾਂ ਦਾ ਹੀ ਜ਼ਿਕਰ  
 ਕਰ ਸਕਦੇ ਸਨ ਜਿਨ੍ਹਾਂ ਦੀਆਂ ਸਾਖੀਆਂ ਪੁਰਾਣਾਂ ਵਿਚ ਆਈਆਂ, ਤੇ ਜੋ ਆਮ ਲੋਕਾਂ ਵਿਚ ਪਰਸਿੱਧ ਸਨ।  
 ਅੰਬਰੀਕ, ਸੁਦਾਮਾ, ਪ੍ਰਹਿਲਾਦ, ਦਰੋਪਤੀ, ਅਹੱਲਿਆ, ਭਭੀਖਣ, ਬਲਿ, ਧੂ, ਗਜ—ਆਮ ਤੌਰ ਤੇ ਇਹਨਾਂ ਬਾਰੇ  
 ਹੀ ਸਾਖੀਆਂ ਪਰਸਿੱਧ ਸਨ ਤੇ ਹੈਨ। ਗੁਰੂ ਤੇਗ ਬਹਾਦਰ ਸਾਹਿਬ ਪੂਰਬ ਦੇਸ ਵਿਚ ਜਾ ਕੇ ਹਿੰਦੂ ਜਨਤਾ ਨੂੰ ਮੁਗਲ-  
 ਰਾਜ ਦੇ ਜ਼ੁਲਮਾਂ ਦੇ ਸਹਿਮ ਤੋਂ ਢਾਰਸ ਦੇਣ ਵੇਲੇ ਭੀ ਇਹਨਾਂ ਸਾਖੀਆਂ ਦਾ ਹੀ ਹਵਾਲਾ ਦਿੰਦੇ ਰਹੇ। ਵੇਰਵਾ ਵਿਚ

ਗਿਆ—ਇਹ ਸਾਖੀਆਂ ਸਿੱਖ ਧਰਮ ਦੇ ਅਨੁਸਾਰ ਹਨ ਜਾਂ ਨਹੀਂ—ਇਸ ਗੱਲ ਦੇ ਛੇੜਨ ਦੀ ਲੋੜ ਨਹੀਂ ਸੀ। ਮੁਗਲ-ਰਾਜ ਦੇ ਜ਼ੁਲਮਾਂ ਤੋਂ ਸਹਿਮੇ ਹੋਏ ਬੰਦਿਆਂ ਨੂੰ ਉਹਨਾਂ ਦੇ ਆਪਣੇ ਘਰ ਵਿਚੋਂ ਪਰਸਿੱਧ ਭਗਤਾਂ ਦੇ ਨਾਮ ਸੁਣਾ ਕੇ ਹੀ ਮਨੁੱਖਤਾ ਦੀ ਪ੍ਰੇਰਨਾ ਕੀਤੀ ਜਾ ਸਕਦੀ ਸੀ। ਜੇ ਗੁਰੂ ਅਰਜਨ ਦੇਵ ਜੀ ਨੇ ਕਿਸੇ ਜੋਗੀ ਨੂੰ ਇਹ ਆਖਿਆ ਕਿ:

“ਚਾਰਿ ਪੁਕਾਰਹਿ ਨਾ ਤੂ ਮਾਨਹਿ ॥ ਖਟੁ ਭੀ ਏਕਾ ਬਾਤ ਵਖਾਨਹਿ ॥  
ਦਸ ਅਸਟੀ ਮਿਲਿ ਏਕੋ ਕਹਿਆ ॥ ਤਾ ਭੀ ਜੋਗੀ ਭੇਦੁ ਨ ਲਹਿਆ ॥”

ਇਸ ਦਾ ਭਾਵ ਇਹ ਨਹੀਂ ਕਿ ਸਤਿਗੁਰੂ ਜੀ ਆਪ ਭੀ ਵੇਦਾਂ ਸ਼ਾਸਤਰਾਂ ਤੇ ਪੁਰਾਣਾਂ ਦੇ ਸ਼ਰਧਾਲੂ ਸਨ। ਜੇ ਉਹ ਇਕ ਮੁਸਲਮਾਨ ਨੂੰ ਆਖਦੇ ਹਨ ਕਿ:

“ਦੋਜਕਿ ਪਉਦਾ ਕਿਉ ਰਹੈ ਜਾ ਚਿਤਿ ਨ ਹੋਇ ਰਸੂਲਿ ॥”

ਤਾਂ ਇਥੋਂ ਇਹ ਮਤਲਬ ਨਹੀਂ ਨਿਕਲਦਾ ਕਿ ਸਤਿਗੁਰੂ ਜੀ ਮੁਸਲਮਾਨ ਸਨ।

ਭਗਤ ਜੀ ਨੇ ਲਫਜ਼ ‘ਸੰਤ ਚਕ੍ਰ ਗਦਾ’ ਆਦਿਕ ਭੀ ਇਸੇ ਵਾਸਤੇ ਹੀ ਵਰਤੇ ਹਨ ਕਿ ਹਿੰਦੂ ਲੋਕ ਵਿਸ਼ਨੂ ਦਾ ਇਹੀ ਸਰੂਪ ਮੰਨਦੇ ਹਨ। ਅੱਜ ਜੇ ਉਤਸ਼ਾਹ ਕਿਸੇ ਸਿੱਖ ਨੂੰ ‘ਕਲਗੀ’ ਤੇ ‘ਬਾਜ਼’ ਲਫਜ਼ ਵਰਤ ਕੇ ਦਿੱਤਾ ਜਾ ਸਕਦਾ ਹੈ, ਹੋਰ ਕਿਸੇ ਉਪਦੇਸ਼ ਨਾਲ ਨਹੀਂ।

ਗੁਰੂ ਨਾਨਕ ਦੇਵ ਜੀ ਨੇ ਭੀ ਤਾਂ ਪਰਮਾਤਮਾ ਦਾ ਇਸੇ ਤਰ੍ਹਾਂ ਦਾ ਸਰੂਪ ਇਕ ਵਾਰ ਵਿਖਾਇਆ ਸੀ; ਵੇਖੋ, ਵਡਹੰਸ ਮਹਲਾ 1 ਛੰਤ:

ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥  
ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮਦੁਆਰਿ ਨ ਹੋਹੁ ਖੜੀਆ, ਸਿਖ ਸੁਣਹੁ ਮਹੇਲੀਹੋ  
॥7॥2॥

ਸੋ, ਇਸ ਸ਼ਬਦ ਦੇ ਲਫਜ਼ ਸੰਖ, ਚਕ੍ਰ, ਮਾਲਾ, ਤਿਲਕ ਆਦਿਕ ਤੋਂ ਇਹ ਭਾਵ ਨਹੀਂ ਲਿਆ ਜਾ ਸਕਦਾ ਕਿ ਭਗਤ ਨਾਮਦੇਵ ਜੀ ਕਿਸੇ ਅਵਤਾਰ ਦੀ ਕਿਸੇ ਮੂਰਤੀ ਉੱਤੇ ਰੀਝੇ ਹੋਏ ਸਨ।

ਅਰਥ:- ਪਰਕਾਸ਼-ਰੂਪ ਪਰਮਾਤਮਾ ਦਾ ਨਾਮ ਸਿਮਰ ਕੇ ਬੇਅੰਤ ਜੀਵ ਤਰੇ ਹਨ। ਜਿਸ ਜਿਸ ਮਨੁੱਖ ਨੇ ਆਪਣੇ ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਸਾਧ ਸੰਗਤ ਕੀਤੀ, ਉਸ ਦਾ ਨਾਮ ਭਗਤ ਪੈ ਗਿਆ।<sup>1</sup> ਰਹਾਉ।

(ਜਗਤ ਵਿਚ) ਚਾਰ ਕਿਸਮ ਦੀਆਂ ਮੁਕਤੀਆਂ (ਮਿੱਥੀਆਂ ਗਈਆਂ ਹਨ), ਇਹ ਚਾਰੇ ਮੁਕਤੀਆਂ (ਅਠਾਰਾਂ) ਸਿੱਧੀਆਂ ਨਾਲ ਮਿਲ ਕੇ ਖਸਮ (-ਪ੍ਰਭੂ) ਦੀ ਸ਼ਰਨੀ ਪਈਆਂ ਹੋਈਆਂ ਹਨ, (ਜੇ ਮਨੁੱਖ ਉਸ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਇਹ ਹਰੇਕ ਕਿਸਮ ਦੀ) ਮੁਕਤੀ ਮਿਲ ਜਾਂਦੀ ਹੈ, ਉਹ ਮਨੁੱਖ ਚਹੁੰਆਂ ਜੁਗਾਂ ਵਿਚ ਉੱਘਾ ਹੋ ਜਾਂਦਾ ਹੈ, ਉਸ ਦੀ (ਹਰ ਥਾਂ) ਸੋਭਾ ਹੁੰਦੀ ਹੈ, ਵਡਿਆਈ ਹੁੰਦੀ ਹੈ, ਉਸ ਦੇ ਸਿਰ ਉੱਤੇ ਛਤਰ ਝੁਲਦਾ ਹੈ।<sup>1</sup>

(ਪ੍ਰਭੂ ਦਾ) ਸੰਖ, ਚੱਕ੍ਰ, ਮਾਲਾ, ਤਿਲਕ ਆਦਿਕ ਚਮਕਦਾ ਵੇਖ ਕੇ, ਪਰਤਾਪ ਵੇਖ ਕੇ, ਜਮਰਾਜ ਭੀ ਸਹਿਮ ਜਾਂਦਾ ਹੈ (ਜਿਨ੍ਹਾਂ ਨੇ ਉਸ ਪ੍ਰਭੂ ਨੂੰ ਸਿਮਰਿਆ ਹੈ) ਉਹਨਾਂ ਨੂੰ ਕੋਈ ਡਰ ਨਹੀਂ ਰਹਿ ਜਾਂਦਾ (ਕਿਉਂਕਿ ਉਹਨਾਂ ਪਾਸੋਂ ਤਾਂ ਜਮ ਭੀ ਡਰਦਾ ਹੈ), ਪ੍ਰਭੂ ਦਾ ਪਰਤਾਪ ਉਹਨਾਂ ਦੇ ਅੰਦਰ ਉਛਾਲੇ ਮਾਰਦਾ ਹੈ, ਉਹਨਾਂ ਦੇ ਜਨਮ ਮਰਨ ਦੇ ਕਲੇਸ਼ ਨਾਸ ਹੋ ਜਾਂਦੇ ਹਨ।<sup>2</sup>

(ਅੰਬਰੀਕ ਨੇ ਨਾਮ ਸਿਮਰਿਆ, ਪ੍ਰਭੂ ਨੇ) ਅੰਬਰੀਕ ਨੂੰ ਨਿਰਭੈਤਾ ਦਾ ਉੱਚਾ ਦਰਜਾ ਬਖਸ਼ਿਆ (ਤੇ ਦੁਰਬਾਸਾ ਉਸ ਦਾ ਕੁਝ ਵਿਗਾੜ ਨਾ ਸਕਿਆ), ਪ੍ਰਭੂ ਨੇ ਭਠੀਖਣ ਨੂੰ ਰਾਜ ਦੇ ਕੇ ਵੱਡਾ ਬਣਾ ਦਿੱਤਾ; ਸੁਦਾਮੇ (ਗਰੀਬ) ਨੂੰ ਠਾਕੁਰ ਨੇ ਨੌਂ ਨਿਧੀਆਂ ਦੇ ਦਿੱਤੀਆਂ, ਧੂ ਨੂੰ ਅਟੱਲ ਪਦਵੀ ਬਖਸ਼ੀ ਜੋ ਅਜੇ ਤਕ ਕਾਇਮ ਹੈ।<sup>3</sup>

ਪ੍ਰਭੂ ਨੇ ਆਪਣੇ ਭਗਤ (ਪ੍ਰਹਿਲਾਦ) ਦੀ ਖ਼ਾਤਰ ਨਰਸਿੰਘ ਦਾ ਰੂਪ ਧਾਰਿਆ, ਤੇ ਹਰਨਾਖਸ਼ ਨੂੰ ਮਾਰਿਆ।

ਨਾਮਦੇਵ ਆਖਦਾ ਹੈ—ਪਰਮਾਤਮਾ ਭਗਤੀ ਦੇ ਅਧੀਨ ਹੈ, (ਵੇਖੋ!) ਅਜੇ ਤਕ ਉਹ (ਆਪਣੇ ਭਗਤ ਰਾਜਾ) ਬਲਿ ਦੇ ਬੂਹੇ ਅੱਗੇ ਖਲੋਤਾ ਹੈ।4।1।

ਭਾਵ:- ਸਿਮਰਨ ਭਗਤੀ ਦੀ ਮਹਿਮਾ—ਭਗਤੀ ਕਰਨ ਵਾਲੇ ਦੀ ਜਗਤ ਵਿਚ ਸੋਭਾ ਹੁੰਦੀ ਹੈ, ਉਸ ਨੂੰ ਕੋਈ ਡਰ ਨਹੀਂ ਵਿਆਪਦਾ, ਪ੍ਰਭੂ ਆਪ ਹਰ ਵੇਲੇ ਉਸ ਦਾ ਸਹਾਈ ਹੁੰਦਾ ਹੈ।